

ਜੈਤਸਰੀ ਮਹਲਾ ੪ ॥

Jaitsree, Fourth Mehl:

ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੋ ਭਇਓ ਅਰੂੜਾ ॥

In the Sat Sangat, the True Congregation, I found the Holy, by great good fortune; my restless mind has been quieted.

ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥

The unstruck melody ever vibrates and resounds; I have taken in the sublime essence of the Lord's Ambrosial Nectar, showering down. ||1||

ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥

O my mind, chant the Name of the Lord, the beautiful Lord.

ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥

The True Guru has drenched my mind and body with the Love of the Lord, who has met me and lovingly embraced me. ||Pause||

ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥

The faithless cynics are bound and gagged in the chains of Maya; they are actively engaged, gathering in the poisonous wealth.

ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥

They cannot spend this in harmony with the Lord, and so they must endure the pain which the Messenger of Death inflicts upon their heads. ||2||

ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥

The Holy Guru has dedicated His Being to the Lord's service; with great devotion, apply the dust of His feet to your face.

ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥

In this world and the next, you shall receive the Lord's honor, and your mind shall be imbued with the permanent color of the Lord's Love. ||3||

ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥

O Lord, Har, Har, please unite me with the Holy; compared to these Holy people, I am just a worm.

ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੁ ਪਾਖਾਣੁ ਹਰਿਓ ਮਨੁ ਮੂੜਾ ॥੪॥੬॥

Servant Nanak has enshrined love for the feet of the Holy Guru; meeting with this Holy One, my foolish, stone-like mind has blossomed forth in lush profusion. ||4||6||